

ਮਾਰੂ ਮਹਲਾ ੫ ॥

Maaroo, Fifth Mehl:

ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥

For the sake of riches, I wandered around in so many ways; I rushed around, making all sorts of efforts.

ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥

The deeds I did in egotism and pride, have all been done in vain. ||1||

ਅਵਰ ਦਿਨ ਕਾਹੂ ਕਾਜ ਨ ਲਾਏ ॥

Other days are of no use to me;

ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥

please bless me with those days, O Dear God, on which I may sing the Lord's Praises. ||1||Pause||

ਪੁਤ੍ਰੁ ਕਲਤ੍ਰੁ ਗ੍ਰਿਹੁ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥

Gazing upon children, spouse, household and possessions, one is entangled in these.

ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥

Tasting the wine of Maya, one is intoxicated, and never sings of the Lord, Har, Har. ||2||

ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥

In this way, I have examined lots of methods, but without the Saints, it is not found.

ਤੁਮ ਦਾਤਾਰ ਵਡੇ ਪ੍ਰਭ ਸੰਮੂਥ ਮਾਗਨ ਕਉ ਦਾਨੁ ਆਏ ॥੩॥

You are the Great Giver, the great and almighty God; I have come to beg a gift from You. ||3||

ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣੁ ਸਰਣਾਏ ॥

Abandoning all pride and self-importance, I have sought the Sanctuary of the dust of the feet of the Lord's slave.

ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥

Says Nanak, meeting with the Lord, I have become one with Him; I have found supreme bliss and peace. ||4||3||